

ਮਾਰੂ ਮਹਲਾ ੫ ॥

Maaroo, Fifth Mehl:

ਮਾਨ ਮੋਹ ਅਰੁ ਲੋਭ ਵਿਕਾਰਾ ਬੀਓ ਚੀਤਿ ਨ ਘਾਲਿਓ ॥

Pride, emotional attachment, greed and corruption are gone; I have not placed anything else, other than the Lord, within my consciousness.

ਨਾਮ ਰਤਨੁ ਗੁਣਾ ਹਰਿ ਬਣਜੇ ਲਾਦਿ ਵਖਰੁ ਲੈ ਚਾਲਿਓ ॥੧॥

I have purchased the jewel of the Naam and the Glorious Praises of the Lord; loading this merchandise, I have set out on my journey. ||1||

ਸੇਵਕ ਕੀ ਓੜਕਿ ਨਿਬਹੀ ਪ੍ਰੀਤਿ ॥

The love which the Lord's servant feels for the Lord lasts forever.

ਜੀਵਤ ਸਾਹਿਬੁ ਸੇਵਿਓ ਅਪਨਾ ਚਲਤੇ ਰਾਖਿਓ ਚੀਤਿ ॥੧॥ ਰਹਾਉ ॥

In my life, I served my Lord and Master, and as I depart, I keep Him enshrined in my consciousness. ||1||Pause||

ਜੈਸੀ ਆਗਿਆ ਕੀਨੀ ਠਾਕੁਰਿ ਤਿਸ ਤੇ ਮੁਖੁ ਨਹੀ ਮੋਰਿਓ ॥

I have not turned my face away from my Lord and Master's Command.

ਸਹਜੁ ਅਨੰਦੁ ਰਖਿਓ ਗ੍ਰਿਹੁ ਭੀਤਰਿ ਉਠਿ ਉਆਹੁ ਕਉ ਦਉਰਿਓ ॥੨॥

He fills my household with celestial peace and bliss; if He asks me to leave, I leave at once. ||2||

ਆਗਿਆ ਮਹਿ ਭੂਖ ਸੋਈ ਕਰਿ ਸੁਖਾ ਸੋਗੁ ਹਰਖੁ ਨਹੀ ਜਾਨਿਓ ॥

When I am under the Lord's Command, I find even hunger pleasurable; I know no difference between sorrow and joy.

ਜੋ ਜੋ ਹੁਕਮੁ ਭਇਓ ਸਾਹਿਬੁ ਕਾ ਸੋ ਮਾਥੈ ਲੇ ਮਾਨਿਓ ॥੩॥

Whatever the Command of my Lord and Master is, I bow my forehead and accept it. ||3||

ਭਇਓ ਕ੍ਰਿਪਾਲੁ ਠਾਕੁਰੁ ਸੇਵਕੁ ਕਉ ਸਵਰੇ ਹਲਤੁ ਪਲਾਤਾ ॥

The Lord and Master has become merciful to His servant; He has embellished both this world and the next.

ਧੰਨੁ ਸੇਵਕੁ ਸਫਲੁ ਓਹੁ ਆਇਆ ਜਿਨਿ ਨਾਨਕੁ ਖਸਮੁ ਪਛਾਤਾ ॥੪॥੫॥

Blessed is that servant, and fruitful is his birth; O Nanak, he realizes his Lord and Master. ||4||5||